

 Print Page

## Sri Guru Granth Sahib

Displaying 86 of

ਗੁਰਮਤੀ ਆਪੁ ਪਛਾਣਿਆ ਰਾਮ ਨਾਮ ਪਰਗਾਸੁ ॥

Guramathee Aap Pashhaaniaa Raam Naam Paragaas ||

Follow the Guru's Teachings, and recognize your own self; the Divine Light of the Lord's Name shall shine within.

ਸਿਰੀਰਾਗੁ ਵਾਰ (ਮਃ ੪) (੯) ਸ. (੩) ੨:੨ - ਗੁਰੂ ਗ੍ਰੰਥ ਸਾਹਿਬ: ਅੰਗ ੮੬ ਪੰ. ੧

Sri Raag Guru Amar Das

ਸਚੋ ਸਚੁ ਕਮਾਵਣਾ ਵਡਿਆਈ ਵਡੇ ਪਾਸਿ ॥

Sacho Sach Kamaavanaa Vaddiaaee Vaddae Paas ||

The true ones practice Truth; greatness rests in the Great Lord.

ਸਿਰੀਰਾਗੁ ਵਾਰ (ਮਃ ੪) (੯) ਸ. (੩) ੨:੩ - ਗੁਰੂ ਗ੍ਰੰਥ ਸਾਹਿਬ: ਅੰਗ ੮੬ ਪੰ. ੧

Sri Raag Guru Amar Das

ਜੀਉ ਪਿੰਡੁ ਸਭੁ ਤਿਸ ਕਾ ਸਿਫਤਿ ਕਰੇ ਅਰਦਾਸਿ ॥

Jeeo Pindd Sabh This Kaa Sifath Karae Aradhaas ||

Body, soul and all things belong to the Lord-praise Him, and offer your prayers to Him.

ਸਿਰੀਰਾਗੁ ਵਾਰ (ਮਃ ੪) (੯) ਸ. (੩) ੨:੪ - ਗੁਰੂ ਗ੍ਰੰਥ ਸਾਹਿਬ: ਅੰਗ ੮੬ ਪੰ. ੨

Sri Raag Guru Amar Das

ਸਚੈ ਸਬਦਿ ਸਾਲਾਹਣਾ ਸੁਖੇ ਸੁਖਿ ਨਿਵਾਸੁ ॥

Sachai Sabadh Saalaahanaa Sukhae Sukh Nivaas ||

Sing the Praises of the True Lord through the Word of His Shabad, and you shall abide in the peace of peace.

ਸਿਰੀਰਾਗੁ ਵਾਰ (ਮਃ ੪) (੯) ਸ. (੩) ੨:੫ - ਗੁਰੂ ਗ੍ਰੰਥ ਸਾਹਿਬ: ਅੰਗ ੮੬ ਪੰ. ੨

Sri Raag Guru Amar Das

ਜਪੁ ਤਪੁ ਸੰਜਮੁ ਮਨੈ ਮਾਹਿ ਬਿਨੁ ਨਾਵੈ ਪ੍ਰਿਗੁ ਜੀਵਾਸੁ ॥

Jap Thap Sanjam Manai Maahi Bin Naavai Dhhrig Jeevaas ||

You may practice chanting, penance and austere self-discipline within your mind, but without the Name, life is useless.

ਸਿਰੀਰਾਗੁ ਵਾਰ (ਮਃ ੪) (੯) ਸ. (੩) ੨:੬ - ਗੁਰੂ ਗ੍ਰੰਥ ਸਾਹਿਬ: ਅੰਗ ੮੬ ਪੰ. ੩

Sri Raag Guru Amar Das

ਗੁਰਮਤੀ ਨਾਉ ਪਾਈਐ ਮਨਮੁਖ ਮੋਹਿ ਵਿਣਾਸੁ ॥

Guramathee Naa Paaeeai Manamukh Mohi Vinaas ||

Through the Guru's Teachings, the Name is obtained, while the self-willed manmukh wastes away in emotional attachment.

ਸਿਰੀਰਾਗੁ ਵਾਰ (ਮਃ ੪) (੯) ਸ. (੩) ੨:੭ - ਗੁਰੂ ਗ੍ਰੰਥ ਸਾਹਿਬ: ਅੰਗ ੮੬ ਪੰ. ੩

Sri Raag Guru Amar Das

ਜਿਉ ਭਾਵੈ ਤਿਉ ਰਾਖੁ ਤੂੰ ਨਾਨਕੁ ਤੇਰਾ ਦਾਸੁ ॥੨॥

Jio Bhaavai Thio Raakh Thoon Naanak Thaeraa Dhaas ||2||

Please protect me, by the Pleasure of Your Will. Nanak is Your slave. ||2||

ਸਿਰੀਰਾਗੁ ਵਾਰ (ਮਃ ੪) (੯) ਸ. (੩) ੨:੮ - ਗੁਰੂ ਗ੍ਰੰਥ ਸਾਹਿਬ: ਅੰਗ ੮੬ ਪੰ. ੪

Sri Raag Guru Amar Das

ਪਉੜੀ ॥

Pourree ||

Pauree:

ਸਿਰੀਰਾਗੁ ਕੀ ਵਾਰ: (ਮਃ ੪) ਗੁਰੂ ਗ੍ਰੰਥ ਸਾਹਿਬ ਅੰਗ ੮੬

ਸਭੁ ਕੋ ਤੇਰਾ ਤੂੰ ਸਭਸੁ ਦਾ ਤੂੰ ਸਭਨਾ ਰਾਸਿ ॥

Sabh Ko Thaeraa Thoon Sabhas Dhaa Thoon Sabhanaa Raas ||

All are Yours, and You belong to all. You are the wealth of all.

ਸਿਰੀਰਾਗੁ ਵਾਰ (ਮਃ ੪) ੮:੧ - ਗੁਰੂ ਗ੍ਰੰਥ ਸਾਹਿਬ: ਅੰਗ ੮੬ ਪੰ. ੪

Sri Raag Guru Amar Das

ਸਭਿ ਤੁਧੈ ਪਾਸਹੁ ਮੰਗਦੇ ਨਿਤ ਕਰਿ ਅਰਦਾਸਿ ॥

Sabh Thudhhai Paasahu Mangadhae Nith Kar Aradhaas ||

Everyone begs from You, and all offer prayers to You each day.

ਸਿਰੀਰਾਗੁ ਵਾਰ (ਮਃ ੪) ੮:੨ - ਗੁਰੂ ਗ੍ਰੰਥ ਸਾਹਿਬ: ਅੰਗ ੮੬ ਪੰ. ੫

Sri Raag Guru Amar Das

ਜਿਸੁ ਤੂੰ ਦੇਹਿ ਤਿਸੁ ਸਭੁ ਕਿਛੁ ਮਿਲੈ ਇਕਨਾ ਦੂਰਿ ਹੈ ਪਾਸਿ ॥

Jis Thoon Dhaehi This Sabh Kishh Milai Eikanaa Dhoor Hai Paas ||

Those, unto whom You give, receive everything. You are far away from some, and You are close to others.

ਸਿਰੀਰਾਗੁ ਵਾਰ (ਮਃ ੪) ੮:੩ - ਗੁਰੂ ਗ੍ਰੰਥ ਸਾਹਿਬ: ਅੰਗ ੮੬ ਪੰ. ੫

Sri Raag Guru Amar Das

ਤੁਧੁ ਬਾਝਹੁ ਥਾਉ ਕੋ ਨਾਹੀ ਜਿਸੁ ਪਾਸਹੁ ਮੰਗੀਐ ਮਨਿ ਵੇਖਹੁ ਕੋ ਨਿਰਜਾਸਿ ॥

Thudhh Baajhahu Thhaao Ko Naahee Jis Paasahu Mangeeai Man Vaekhahu Ko Nirajaas ||

Without You, there is not even a place to stand begging. See this yourself and verify it in your mind.

ਸਿਰੀਰਾਗੁ ਵਾਰ (ਮਃ ੪) ੮:੪ - ਗੁਰੂ ਗ੍ਰੰਥ ਸਾਹਿਬ: ਅੰਗ ੮੬ ਪੰ. ੬

Sri Raag Guru Amar Das

ਸਭਿ ਤੁਧੈ ਨੋ ਸਾਲਾਹਦੇ ਦਰਿ ਗੁਰਮੁਖਾ ਨੋ ਪਰਗਾਸਿ ॥੯॥

Sabh Thudhhai No Saalaahadhae Dhar Guramukhaa No Paragaas ||9||

All praise You, O Lord; at Your Door, the Gurmukhs are enlightened. ||9||

ਸਿਰੀਰਾਗੁ ਵਾਰ (ਮਃ ੪) ੯:੫ - ਗੁਰੂ ਗ੍ਰੰਥ ਸਾਹਿਬ: ਅੰਗ ੮੬ ਪੰ. ੬

Sri Raag Guru Amar Das

ਸਲੋਕ ਮਃ ੩ ॥

Salok Ma 3 ||

Shalok, Third Mehl:

ਸਿਰੀਰਾਗੁ ਕੀ ਵਾਰ: (ਮਃ ੩) ਗੁਰੂ ਗ੍ਰੰਥ ਸਾਹਿਬ ਅੰਗ ੮੬

ਪੰਡਿਤੁ ਪੜਿ ਪੜਿ ਉਚਾ ਕੂਕਦਾ ਮਾਇਆ ਮੋਹਿ ਪਿਆਰੁ ॥

Panddith Parr Parr Ouchaa Kookadhaa Maaeiaa Mohi Piaar ||

The Pandits, the religious scholars, read and read, and shout out loud, but they are attached to the love of Maya.

ਸਿਰੀਰਾਗੁ ਵਾਰ (ਮਃ ੪) (੧੦) ਸ. (੩) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੮੬ ਪੰ. ੭

Sri Raag Guru Amar Das

ਅੰਤਰਿ ਬ੍ਰਹਮੁ ਨ ਚੀਨਈ ਮਨਿ ਮੂਰਖੁ ਗਾਵਾਰੁ ॥

Anthar Breham N Cheenee Man Moorakh Gaavaar ||

They do not recognize God within themselves-they are so foolish and ignorant!

ਸਿਰੀਰਾਗੁ ਵਾਰ (ਮਃ ੪) (੧੦) ਸ. (੩) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੮੬ ਪੰ. ੮

Sri Raag Guru Amar Das

ਦੂਜੈ ਭਾਇ ਜਗਤੁ ਪਰਬੋਧਦਾ ਨਾ ਬੂਝੈ ਬੀਚਾਰੁ ॥

Dhoojai Bhaae Jagath Parabodhhadhaa Naa Boojhai Beechaar ||

In the love of duality, they try to teach the world, but they do not understand meditative contemplation.

ਸਿਰੀਰਾਗੁ ਵਾਰ (ਮਃ ੪) (੧੦) ਸ. (੩) ੧:੩ - ਗੁਰੂ ਗ੍ਰੰਥ ਸਾਹਿਬ: ਅੰਗ ੮੬ ਪੰ. ੯

Sri Raag Guru Amar Das

ਬਿਰਥਾ ਜਨਮੁ ਗਵਾਇਆ ਮਰਿ ਜੰਮੈ ਵਾਰੋ ਵਾਰ ॥੧॥

Birathhaa Janam Gavaaeiaa Mar Janmai Vaaro Vaar ||1||

They lose their lives uselessly; they die, only to be re-born, over and over again. ||1||

ਸਿਰੀਰਾਗੁ ਵਾਰ (ਮਃ ੪) (੧੦) ਸ. (੩) ੧:੪ - ਗੁਰੂ ਗ੍ਰੰਥ ਸਾਹਿਬ: ਅੰਗ ੮੬ ਪੰ. ੯

Sri Raag Guru Amar Das

ਮਃ ੩ ॥

Ma 3 ||

Third Mehl:

ਸਿਰੀਰਾਗੁ ਕੀ ਵਾਰ: (ਮਃ ੩) ਗੁਰੂ ਗ੍ਰੰਥ ਸਾਹਿਬ ਅੰਗ ੮੬

ਜਿਨੀ ਸਤਿਗੁਰੁ ਸੇਵਿਆ ਤਿਨੀ ਨਾਉ ਪਾਇਆ ਬੁਝਹੁ ਕਰਿ ਬੀਚਾਰੁ ॥

Jinee Sathigur Saeviaa Thinee Naao Paaeiaa Boojhahu Kar Beechaar ||

Those who serve the True Guru obtain the Name. Reflect on this and understand.

ਸਿਰੀਰਾਗੁ ਵਾਰ (ਮਃ ੪) (੧੦) ਸ. (੩) ੨:੧ - ਗੁਰੂ ਗ੍ਰੰਥ ਸਾਹਿਬ: ਅੰਗ ੮੬ ਪੰ. ੯

Sri Raag Guru Amar Das

ਸਦਾ ਸਾਂਤਿ ਸੁਖੁ ਮਨਿ ਵਸੈ ਚੂਕੈ ਕੂਕ ਪੁਕਾਰੁ ॥

Sadhaa Saanth Sukh Man Vasai Chookai Kook Pukaar ||

Eternal peace and joy abide in their minds; they abandon their cries and complaints.

ਸਿਰੀਰਾਗੁ ਵਾਰ (ਮਃ ੪) (੧੦) ਸ. (੩) ੨:੨ - ਗੁਰੂ ਗ੍ਰੰਥ ਸਾਹਿਬ: ਅੰਗ ੮੬ ਪੰ. ੧੦

Sri Raag Guru Amar Das

ਆਪੈ ਨੋ ਆਪੁ ਖਾਇ ਮਨੁ ਨਿਰਮਲੁ ਹੋਵੈ ਗੁਰ ਸਬਦੀ ਵੀਚਾਰੁ ॥

Aapai No Aap Khaae Man Niramal Hovai Gur Sabadhee Veechaar ||

Their identity consumes their identical identity, and their minds become pure by contemplating the Word of the Guru's Shabad.

ਸਿਰੀਰਾਗੁ ਵਾਰ (ਮਃ ੪) (੧੦) ਸ. (੩) ੨:੩ - ਗੁਰੂ ਗ੍ਰੰਥ ਸਾਹਿਬ: ਅੰਗ ੮੬ ਪੰ. ੧੦

Sri Raag Guru Amar Das

ਨਾਨਕ ਸਬਦਿ ਰਤੇ ਸੇ ਮੁਕਤੁ ਹੈ ਹਰਿ ਜੀਉ ਹੇਤਿ ਪਿਆਰੁ ॥੨॥

Naanak Sabadh Rathae Sae Mukath Hai Har Jeeo Haeth Piaar ||2||

O Nanak, attuned to the Shabad, they are liberated. They love their Beloved Lord. ||2||

ਸਿਰੀਰਾਗੁ ਵਾਰ (ਮਃ ੪) (੧੦) ਸ. (੩) ੨:੪ - ਗੁਰੂ ਗ੍ਰੰਥ ਸਾਹਿਬ: ਅੰਗ ੮੬ ਪੰ. ੧੧

Sri Raag Guru Amar Das

ਪਉੜੀ ॥

Pourree ||

Pauree:

ਸਿਰੀਰਾਗੁ ਕੀ ਵਾਰ: (ਮਃ ੪) ਗੁਰੂ ਗ੍ਰੰਥ ਸਾਹਿਬ ਅੰਗ ੮੬

ਹਰਿ ਕੀ ਸੇਵਾ ਸਫਲੁ ਹੈ ਗੁਰਮੁਖਿ ਪਾਵੈ ਥਾਇ ॥

Har Kee Saevaa Safal Hai Guramukh Paavai Thhaae ||

Service to the Lord is fruitful; through it, the Gurmukh is honored and approved.

ਸਿਰੀਰਾਗੁ ਵਾਰ (ਮਃ ੪) (੧੦):੧ - ਗੁਰੂ ਗ੍ਰੰਥ ਸਾਹਿਬ: ਅੰਗ ੮੬ ਪੰ. ੧੨

Sri Raag Guru Amar Das

ਜਿਸੁ ਹਰਿ ਭਾਵੈ ਤਿਸੁ ਗੁਰੁ ਮਿਲੈ ਸੋ ਹਰਿ ਨਾਮੁ ਧਿਆਇ ॥

Jis Har Bhaavai This Gur Milai So Har Naam Dhhiaae ||

That person, with whom the Lord is pleased, meets with the Guru, and meditates on the Name of the Lord.

ਸਿਰੀਰਾਗੁ ਵਾਰ (ਮਃ ੪) (੧੦):੨ - ਗੁਰੂ ਗ੍ਰੰਥ ਸਾਹਿਬ: ਅੰਗ ੮੬ ਪੰ. ੧੨

Sri Raag Guru Amar Das

ਗੁਰ ਸਬਦੀ ਹਰਿ ਪਾਈਐ ਹਰਿ ਪਾਰਿ ਲਘਾਇ ॥

Gur Sabadhee Har Paaeeai Har Paar Laghaae ||

Through the Word of the Guru's Shabad, the Lord is found. The Lord carries us across.

ਸਿਰੀਰਾਗੁ ਵਾਰ (ਮਃ ੪) (੧੦):੩ - ਗੁਰੂ ਗ੍ਰੰਥ ਸਾਹਿਬ: ਅੰਗ ੮੬ ਪੰ. ੧੩

Sri Raag Guru Amar Das

ਮਨਹਠਿ ਕਿਨੈ ਨ ਪਾਇਓ ਪੁਛਹੁ ਵੇਦਾ ਜਾਇ ॥

Manehath Kinai N Paaeiou Pushhahu Vaedhaa Jaae ||

Through stubborn-mindedness, none have found Him; go and consult the Vedas on this.

ਸਿਰੀਰਾਗੁ ਵਾਰ (ਮਃ ੪) (੧੦):੪ - ਗੁਰੂ ਗ੍ਰੰਥ ਸਾਹਿਬ: ਅੰਗ ੮੬ ਪੰ. ੧੩

Sri Raag Guru Amar Das

ਨਾਨਕ ਹਰਿ ਕੀ ਸੇਵਾ ਸੋ ਕਰੇ ਜਿਸੁ ਲਏ ਹਰਿ ਲਾਇ ॥੧੦॥

Naanak Har Kee Saevaa So Karae Jis Leae Har Laae ||10||

O Nanak, he alone serves the Lord, whom the Lord attaches to Himself. ||10||

ਸਿਰੀਰਾਗੁ ਵਾਰ (ਮਃ ੪) (੧੦):੫ - ਗੁਰੂ ਗ੍ਰੰਥ ਸਾਹਿਬ: ਅੰਗ ੮੬ ਪੰ. ੧੩

Sri Raag Guru Amar Das

ਸਲੋਕ ਮਃ ੩ ॥

Salok Ma 3 ||

Shalok, Third Mehl:

ਸਿਰੀਰਾਗੁ ਕੀ ਵਾਰ: (ਮਃ ੩) ਗੁਰੂ ਗ੍ਰੰਥ ਸਾਹਿਬ ਅੰਗ ੮੬

ਨਾਨਕ ਸੋ ਸੂਰਾ ਵਰੀਆਮੁ ਜਿਨਿ ਵਿਚਹੁ ਦੁਸਟੁ ਅਹੰਕਰਣੁ ਮਾਰਿਆ ॥

Naanak So Sooraa Vareeaam Jin Vichahu Dhusatt Ahankaran Maariaa ||

O Nanak, he is a brave warrior, who conquers and subdues his vicious inner ego.

ਸਿਰੀਰਾਗੁ ਵਾਰ (ਮਃ ੪) (੧੧) ਸ. (੩) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੮੬ ਪੰ. ੧੪

Sri Raag Guru Amar Das

ਗੁਰਮੁਖਿ ਨਾਮੁ ਸਾਲਾਹਿ ਜਨਮੁ ਸਵਾਰਿਆ ॥

Guramukh Naam Saalaahi Janam Savaariaa ||

Praising the Naam, the Name of the Lord, the Gurmukhs redeem their lives.

ਸਿਰੀਰਾਗੁ ਵਾਰ (ਮਃ ੪) (੧੧) ਸ. (੩) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੮੬ ਪੰ. ੧੫

Sri Raag Guru Amar Das

ਆਪਿ ਹੋਆ ਸਦਾ ਮੁਕਤੁ ਸਭੁ ਕੁਲੁ ਨਿਸਤਾਰਿਆ ॥

Aap Hoaa Sadhaa Mukath Sabh Kul Nisathaariaa ||

They themselves are liberated forever, and they save all their ancestors.

ਸਿਰੀਰਾਗੁ ਵਾਰ (ਮਃ ੪) (੧੧) ਸ. (੩) ੧:੩ - ਗੁਰੂ ਗ੍ਰੰਥ ਸਾਹਿਬ: ਅੰਗ ੮੬ ਪੰ. ੧੫

Sri Raag Guru Amar Das

ਸੋਹਨਿ ਸਚਿ ਦੁਆਰਿ ਨਾਮੁ ਪਿਆਰਿਆ ॥

Sohan Sach Dhuaar Naam Piaariaa ||

Those who love the Naam look beauteous at the Gate of Truth.

ਸਿਰੀਰਾਗੁ ਵਾਰ (ਮਃ ੪) (੧੧) ਸ. (੩) ੧:੪ - ਗੁਰੂ ਗ੍ਰੰਥ ਸਾਹਿਬ: ਅੰਗ ੮੬ ਪੰ. ੧੬

Sri Raag Guru Amar Das

ਮਨਮੁਖ ਮਰਹਿ ਅਹੰਕਾਰਿ ਮਰਣੁ ਵਿਗਾੜਿਆ ॥

Manamukh Marehi Ahankaar Maran Vigaarriaa ||

The self-willed manmukhs die in egotism-even their death is painfully ugly.

ਸਿਰੀਰਾਗੁ ਵਾਰ (ਮਃ ੪) (੧੧) ਸ. (੩) ੧:੫ - ਗੁਰੂ ਗ੍ਰੰਥ ਸਾਹਿਬ: ਅੰਗ ੮੬ ਪੰ. ੧੬

Sri Raag Guru Amar Das

ਸਭੋ ਵਰਤੈ ਹੁਕਮੁ ਕਿਆ ਕਰਹਿ ਵਿਚਾਰਿਆ ॥

Sabho Varathai Hukam Kiaa Karehi Vichaariaa ||

Everything happens according to the Lord's Will; what can the poor people do?

ਸਿਰੀਰਾਗੁ ਵਾਰ (ਮਃ ੪) (੧੧) ਸ. (੩) ੧:੬ - ਗੁਰੂ ਗ੍ਰੰਥ ਸਾਹਿਬ: ਅੰਗ ੮੬ ਪੰ. ੧੭

Sri Raag Guru Amar Das

ਆਪਹੁ ਦੂਜੈ ਲਗਿ ਖਸਮੁ ਵਿਸਾਰਿਆ ॥

Aapahu Dhoojai Lag Khasam Visaariaa ||

Attached to self-conceit and duality, they have forgotten their Lord and Master.

ਸਿਰੀਰਾਗੁ ਵਾਰ (ਮਃ ੪) (੧੧) ਸ. (੩) ੧:੭ - ਗੁਰੂ ਗ੍ਰੰਥ ਸਾਹਿਬ: ਅੰਗ ੮੬ ਪੰ. ੧੭

Sri Raag Guru Amar Das

ਨਾਨਕ ਬਿਨੁ ਨਾਵੈ ਸਭੁ ਦੁਖੁ ਸੁਖੁ ਵਿਸਾਰਿਆ ॥੧॥

Naanak Bin Naavai Sabh Dhukh Sukh Visaariaa ||1||

O Nanak, without the Name, everything is painful, and happiness is forgotten. ||1||

ਸਿਰੀਰਾਗੁ ਵਾਰ (ਮਃ ੪) (੧੧) ਸ. (੩) ੧:੮ - ਗੁਰੂ ਗ੍ਰੰਥ ਸਾਹਿਬ: ਅੰਗ ੮੬ ਪੰ. ੧੭

Sri Raag Guru Amar Das

ਮਃ ੩ ॥

Ma 3 ||

Third Mehl:

ਸਿਰੀਰਾਗੁ ਕੀ ਵਾਰ: (ਮਃ ੩) ਗੁਰੂ ਗ੍ਰੰਥ ਸਾਹਿਬ ਅੰਗ ੮੬

ਗੁਰਿ ਪੂਰੈ ਹਰਿ ਨਾਮੁ ਦਿੜਾਇਆ ਤਿਨਿ ਵਿਚਹੁ ਭਰਮੁ ਚੁਕਾਇਆ ॥

Gur Poorai Har Naam Dhirraaeiaa Thin Vichahu Bharam Chukaaeiaa ||

The Perfect Guru has implanted the Name of the Lord within me. It has dispelled my doubts from within.

ਸਿਰੀਰਾਗੁ ਵਾਰ (ਮਃ ੪) (੧੧) ਸ. (੩) ੨:੧ - ਗੁਰੂ ਗ੍ਰੰਥ ਸਾਹਿਬ: ਅੰਗ ੮੬ ਪੰ. ੧੮

Sri Raag Guru Amar Das

ਰਾਮ ਨਾਮੁ ਹਰਿ ਕੀਰਤਿ ਗਾਈ ਕਰਿ ਚਾਨਣੁ ਮਗੁ ਦਿਖਾਇਆ ॥

Raam Naam Har Keerath Gaaee Kar Chanaan Mag Dhikhaaeiaa ||

I sing the Lord's Name and the Kirtan of the Lord's Praises; the Divine Light shines, and now I see the Way.

ਸਿਰੀਰਾਗੁ ਵਾਰ (ਮਃ ੪) (੧੧) ਸ. (੩) ੨:੨ - ਗੁਰੂ ਗ੍ਰੰਥ ਸਾਹਿਬ: ਅੰਗ ੮੬ ਪੰ. ੧੯

Sri Raag Guru Amar Das

ਹਉਮੈ ਮਾਰਿ ਏਕ ਲਿਵ ਲਾਗੀ ਅੰਤਰਿ ਨਾਮੁ ਵਸਾਇਆ ॥

Houmai Maar Eaek Liv Laagee Anthar Naam Vasaaeiaa ||

Conquering my ego, I am lovingly focused on the One Lord; the Naam has come to dwell within me.

ਸਿਰੀਰਾਗੁ ਵਾਰ (ਮਃ ੪) (੧੧) ਸ. (੩) ੨:੩ - ਗੁਰੂ ਗ੍ਰੰਥ ਸਾਹਿਬ: ਅੰਗ ੮੬ ਪੰ. ੧੯

Sri Raag Guru Amar Das